

ਪੰਡਿਤ ਜਨ ਮਾਤੇ ਪੜ੍ਹਿ ਪੁਰਾਨ ॥

The Pandits, the Hindu religious scholars, are intoxicated, reading the Puraanas.

ਜੋਗੀ ਮਾਤੇ ਜੋਗ ਧਿਆਨ ॥

The Yogis are intoxicated in Yoga and meditation.

ਸੰਨਿਆਸੀ ਮਾਤੇ ਅਹੰਮੇਵ ॥

The Sannyasees are intoxicated in egotism.

ਤਪਸੀ ਮਾਤੇ ਤਪ ਕੈ ਭੇਵ ॥੧॥

The penitents are intoxicated with the mystery of penance. ||1||

ਸਭ ਮਦ ਮਾਤੇ ਕੋਊ ਨ ਜਾਗ ॥

All are intoxicated with the wine of Maya; no one is awake and aware.

ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥

The thieves are with them, plundering their homes. ||1||Pause||

ਜਾਗੈ ਸੁਕਦੇਉ ਅਰੁ ਅਕੁਰੁ ॥

Suk Dayv and Akrur are awake and aware.

ਹਣਵੰਤੁ ਜਾਗੈ ਧਰਿ ਲੰਕੂਰੁ ॥

Hanuman with his tail is awake and aware.

ਸੰਕਰੁ ਜਾਗੈ ਚਰਨ ਸੇਵ ॥

Shiva is awake, serving at the Lord's Feet.

ਕਲਿ ਜਾਗੇ ਨਾਮਾ ਜੈਦੇਵ ॥੨॥

Naam Dayv and Jai Dayv are awake in this Dark Age of Kali Yuga. ||2||

ਜਾਗਤ ਸੇਵਤ ਬਹੁ ਪ੍ਰਕਾਰ ॥

There are many ways of being awake, and sleeping.

ਗੁਰਮੁਖਿ ਜਾਗੈ ਸੋਈ ਸਾਰੁ ॥

To be awake as Gurmukh is the most excellent way.

ਇਸੁ ਦੇਹੀ ਕੇ ਅਧਿਕ ਕਾਮ ॥

The most sublime of all the actions of this body,

ਕਹਿ ਕਬੀਰ ਭਜਿ ਰਾਮ ਨਾਮ ॥੩॥੨॥

says Kabir, is to meditate and vibrate on the Lord's Name. ||3||2||